



# Punjab Government Gazette

*Published by Authority*

No. 3]

CHANDIGARH, FRIDAY, JANUARY 17, 2025 (PAUSA 27, 1946 SAKA)

## PART I

### Punjab Government Notifications and Orders

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ

(ਸਥਾਨਕ ਸਰਕਾਰ-1 ਸ਼ਾਖਾ)

(ਪੰਜਾਬ ਮਿਊਂਸੀਪਲ ਭਵਨ, ਪਲਾਟ ਨੰ: 3, ਸੈਕਟਰ-35 ਏ, ਚੰਡੀਗੜ੍ਹ)

ਅਧਿਸੂਚਨਾ

ਮਿਤੀ 2 ਜਨਵਰੀ, 2025

ਨੰ: 14/26/2015-2ਸਸ1(ਪ:ਫ:)/09.- ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ, ਇੰਡੀਅਨ ਕ੍ਰਿਸਚੀਅਨ ਮੈਰਿਜ਼ ਐਕਟ 1872 ਦੀ ਧਾਰਾ 07 ਤਹਿਤ ਮਿਸ ਪ੍ਰੀਆ ਸਹੋਤਰਾ ਪੁੱਤਰੀ ਮੁਨਾਵਰ ਮਸੀਹ, ਵਾਸੀ ਪੰਡੋਰੀ ਰੋਡ, ਗੁਰਦਾਸਪੁਰ ਨੂੰ ਗੁਰਦਾਸਪੁਰ ਸ਼ਹਿਰ ਅਤੇ ਆਸ-ਪਾਸ ਦੇ ਇਲਾਕੇ ਲਈ ਹੇਠ ਲਿਖੀਆਂ ਸ਼ਰਤਾਂ ਤਹਿਤ ਕ੍ਰਿਸਚੀਅਨ ਮੈਰਿਜ਼ ਰਜਿਸਟਰਾਰ ਡੈਜੀਗਨੇਟ ਕਰਦੇ ਹਨ:

ਸ਼ਰਤਾਂ: (ੳ) ਮੈਰਿਜ਼ ਰਜਿਸਟਰਾਰ ਆਪਣੇ ਤੌਰ ਤੇ ਕੰਮ ਕਰੇਗੀ। ਉਸ ਵਲੋਂ ਸ਼ਾਦੀਆਂ ਦਾ ਰਿਕਾਰਡ ਤਿਆਰ ਕਰਨ ਅਤੇ ਸਾਂਭ ਸੰਭਾਲ ਤੇ ਆਉਣ ਵਾਲਾ ਖਰਚਾ ਆਪਣੇ ਪੱਧਰ ਤੇ ਕੀਤਾ ਜਾਵੇਗਾ ਅਤੇ ਸੇਵਾ ਦੀ ਭਾਵਨਾ ਰੱਖ ਕੇ ਕੰਮ ਕਰਨਾ ਪਵੇਗਾ। ਇਸ ਦੇ ਇਵਜ਼ ਵਿਚ ਉਸ ਨੂੰ ਸਰਕਾਰ ਵਲੋਂ ਕੋਈ ਮਾਣ ਭੇਟਾਂ ਨਹੀਂ ਦਿੱਤੀ ਜਾਵੇਗੀ।

(ਅ) ਮੈਰਿਜ਼ ਰਜਿਸਟਰਾਰ ਇੰਡੀਅਨ ਕ੍ਰਿਸਚੀਅਨ ਮੈਰਿਜ਼ ਐਕਟ, 1872 ਵਿਚ ਦਰਜ ਪ੍ਰੋਵੀਜ਼ਨ ਅਨੁਸਾਰ ਕੰਮ ਕਰੇਗੀ ਅਤੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰੇਗੀ, ਕਿਸੇ ਵੀ ਕਿਸਮ ਦੀ ਉਣਤਾਈ ਸਬੰਧੀ ਅਤੇ ਜੇਕਰ ਕੋਈ ਮਾਮਲਾ ਕੋਰਟ ਵਿਚ ਚਲਾ ਜਾਂਦਾ ਹੈ ਤਾਂ ਉਹ ਅਜਿਹੇ ਮਾਮਲੇ ਵਿਚ ਆਪ ਜਵਾਬਦੇਹ ਹੋਵੇਗੀ। ਕੋਰਟ ਕੇਸ ਡਿਫੈਂਡ ਕਰਨ ਦਾ ਖਰਚਾ/ਫੀਸ ਆਦਿ ਸਰਕਾਰ ਵਲੋਂ ਨਹੀਂ ਦਿੱਤਾ ਜਾਵੇਗਾ।

2. ਇਹ ਹੁਕਮ ਹਾਜ਼ਰੀ ਦੀ ਮਿਤੀ ਤੋਂ ਲਾਗੂ ਹੋਣਗੇ।

ਚੰਡੀਗੜ੍ਹ:

ਮਿਤੀ 31 ਦਸੰਬਰ, 2024

ਤੇਜਵੀਰ ਸਿੰਘ, ਆਈ.ਏ.ਐਸ.,

ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ